

ਰਾਗੁ ਬਿਹਾਗੜਾ ਮਹਲਾ ੫ ॥

Raag Bihaagraa, Fifth Mehl:

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥

He is dear to me; He fascinates my mind; He is the ornament of my heart, the support of the breath of life.

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥

The Glory of the Beloved, Merciful Lord of the Universe is beautiful; He is infinite and without limit.

ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥

O Compassionate Sustainer of the World, Beloved Lord of the Universe, please, join with Your humble soul-bride.

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥

My eyes long for the Blessed Vision of Your Darshan; the night passes, but I cannot sleep.

ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥

I have applied the healing ointment of spiritual wisdom to my eyes; the Naam, the Name of the Lord, is my food. These are all my decorations.

ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥

Prays Nanak, let's meditate on the Saint, that he may unite us with our Husband Lord. ||1||

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥

I endure thousands of reprimands, and still, my Lord has not met with me.

ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥

I make the effort to meet with my Lord, but none of my efforts work.

ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥

Unsteady is my consciousness, and unstable is my wealth; without my Lord, I cannot be consoled.

ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥

Food, drink and decorations are useless; without my Husband Lord, how can I survive?

ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥

I yearn for Him, and desire Him night and day. I cannot live without Him, even for an instant.

ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥

Prays Nanak, O Saint, I am Your slave; by Your Grace, I meet my Husband Lord. ||2||

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥

I share a bed with my Beloved, but I do not behold the Blessed Vision of His Darshan.

ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥

I have endless demerits - how can my Lord call me to the Mansion of His Presence?

ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥

The worthless, dishonored and orphaned soul-bride prays, "Meet with me, O God, treasure of mercy."

ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥

The wall of doubt has been shattered, and now I sleep in peace, beholding God, the Lord of the nine treasures, even for an instant.

ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥

If only I could come into the Mansion of my Beloved Lord's Presence! Joining with Him, I sing the songs of joy.

ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥

Prays Nanak, I seek the Sanctuary of the Saints; please, reveal to me the Blessed Vision of Your Darshan. ||3||

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥

By the Grace of the Saints, I have obtained the Lord, Har, Har.

ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥

My desires are fulfilled, and my mind is at peace; the fire within has been quenched.

ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥

Fruitful is that day, and beautiful is that night, and countless are the joys, celebrations and pleasures.

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥

The Lord of the Universe, the Beloved Sustainer of the World, has been revealed. With what tongue can I speak of His Glory?

ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥

Doubt, greed, emotional attachment and corruption are taken away; joining with my companions, I sing the songs of joy.

ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

Prays Nanak, I meditate on the Saint, who has led me to merge with the Lord, Har, Har. ||4||2||